

ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥

There are countless Vedas, Puraanas and Shaastras; I do not sing their songs and hymns.

ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥

In the imperishable realm of the Formless Lord, I play the flute of the unstruck sound current. ||1||

ਬੈਰਾਗੀ ਰਾਮਹਿ ਗਾਵਉਗੋ ॥

Becoming detached, I sing the Lord's Praises.

ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥

Imbued with the unattached, unstruck Word of the Shabad, I shall go to the home of the Lord, who has no ancestors. ||1||Pause||

ਇਤਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥

Then, I shall no longer control the breath through the energy channels of the Ida, Pingala and Shushmanaa.

ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥

I look upon both the moon and the sun as the same, and I shall merge in the Light of God. ||2||

ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥

I do not go to see sacred shrines of pilgrimage, or bathe in their waters; I do not bother any beings or creatures.

ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨਾਉਗੋ ॥੩॥

The Guru has shown me the sixty-eight places of pilgrimage within my own heart, where I now take my cleansing bath. ||3||

ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥

I do not pay attention to anyone praising me, or calling me good and nice.

ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥

Says Naam Dayv, my consciousness is imbued with the Lord; I am absorbed in the profound state of Samaadhi. ||4||2||